

ਰਾਮਕਲੀ ਮਹਲਾ ੪ ॥

Raamkalee, Fourth Mehl:

ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਉਪਰਿ ਹਾਥੁ ਵਤਾਵੈ ॥

The friends of the Lord, the humble, Holy Saints are sublime; the Lord spreads out His protecting hands above them.

ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥੧॥

The Gurmukhs are the Holy Saints, pleasing to God; in His mercy, He blends them with Himself. ||1||

ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ ॥

O Lord, my mind longs to meet with the humble servants of the Lord.

ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥੧॥ ਰਹਾਉ ॥

The sweet, subtle essence of the Lord is immortalizing ambrosia. Meeting the Saints, I drink it in. ||1||Pause||

ਹਰਿ ਕੇ ਲੋਗ ਰਾਮ ਜਨ ਉਤਮ ਮਿਲਿ ਉਤਮ ਪਦਵੀ ਪਾਵੈ ॥

The Lord's people are the most lofty and exalted. Meeting with them, the most exalted status is obtained.

ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ ॥੨॥

I am the slave of the slave of the Lord's slaves; my Lord and Master is pleased with me. ||2||

ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥

The humble servant serves; one who enshrines love for the Lord in his heart, mind and body is very fortunate.

ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ ਬੋਲਿ ਕੂੜੋ ਫਲੁ ਪਾਵੈ ॥੩॥

One who talks too much without love, speaks falsely, and obtains only false rewards. ||3||

ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥

Take pity on me, O Lord of the World, O Great Giver; let me fall at the feet of the Saints.

ਹਉ ਕਾਟਉ ਕਾਟਿ ਬਾਢਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥੪॥੩॥

I would cut off my head, and cut it into pieces, O Nanak, and set it down for
the Saints to walk upon. ||4||3||